

Official Spokesperson's response to media queries regarding the vandalization of the Statue of Maharaja Ranjit Singh in Lahore

August 17, 2021

ਲਾਹੌਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨਤੋੜ ਦੇ ਸਬੰਧ ਵਿੱਚ ਮੀਡੀਆ ਦੇ ਸਵਾਲਾਂ ਦਾ ਸਰਕਾਰੀ ਬੁਲਾਰੇ ਵੱਲੋਂ ਜਵਾਬ

17 ਅਗਸਤ, 2021

ਲਾਹੌਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨਤੋੜ ਦੇ ਸਬੰਧ ਵਿੱਚ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਸਰਕਾਰੀ ਬੁਲਾਰੇ ਸ਼੍ਰੀ ਅਰਿੰਦਮ ਬਾਗਚੀ ਨੇ ਕਿਹਾ,

"ਅਸੀਂ ਅੱਜ ਲਾਹੌਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ-ਤੋੜ ਬਾਰੇ ਮੀਡੀਆ ਵਿੱਚ ਪ੍ਰੈਸ਼ਨਕੁਨ ਖਬਰਾਂ ਪੜ੍ਹੀਆਂ ਹਨ। 2019 'ਚ ਬੁੱਤ ਦਾ ਉਦਘਾਟਨ ਹੋਣ ਤੋਂ ਬਾਅਦ ਬੁੱਤ ਦੀ ਭੰਨ-ਤੋੜ ਕੀਤੇ ਜਾਣ ਦੀ ਇਹ ਤੀਜੀ ਘਟਨਾ ਹੈ।

ਪਾਕਿਸਤਾਨ ਵਿੱਚ ਘੱਟਗਿਣਤੀ ਸਮੁਦਾਏ ਦੀ ਸਭਿਆਚਾਰਕ ਵਿਰਾਸਤ 'ਤੇ ਹੋ ਰਹੇ ਇਸ ਤਰ੍ਹਾਂ ਦੇ ਹਮਲੇ ਪਾਕਿਸਤਾਨੀ ਸਮਾਜ ਅੰਦਰ ਵਧ ਰਹੀ ਅਸਹਿਣਸ਼ੀਲਤਾ ਅਤੇ ਘੱਟ ਗਿਣਤੀ ਸਮੁਦਾਏ ਪ੍ਰਤੀ ਸਤਿਕਾਰ ਦੀ ਕਮੀ ਨੂੰ ਉਜਾਗਰ ਕਰਦੇ ਹਨ।

ਘੱਟ ਗਿਣਤੀ ਭਾਈਚਾਰਿਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ, ਜਿਨ੍ਹਾਂ ਵਿੱਚ ਉਨ੍ਹਾਂ ਦੇ ਪੂਜਾ ਸਥਾਨਾਂ, ਉਨ੍ਹਾਂ ਦੀ ਸਭਿਆਚਾਰਕ ਵਿਰਾਸਤ ਅਤੇ ਉਨ੍ਹਾਂ ਦੀ ਨਿੱਜੀ ਸੰਪਤੀ 'ਤੇ ਹਮਲੇ ਸ਼ਾਮਲ ਹਨ, ਚਿੰਤਾਜਨਕ ਤਰੀਕੇ ਨਾਲ ਵਧ ਰਹੇ ਹਨ। ਇਹ ਸਿਰਫ਼ ਬਾਰਾਂ ਦਿਨ ਪਹਿਲਾਂ ਦੀ ਗੱਲ ਹੈ ਕਿ ਇੱਕ ਹੁਜੂਮ ਨੇ ਪਾਕਿਸਤਾਨ ਦੇ ਰਹੀਮ ਯਾਰ ਖਾਨ ਵਿੱਚ ਇੱਕ ਹਿੰਦੂ ਮੰਦਰ ਤੇ ਹਮਲਾ ਕਰਕੇ ਇਸਦੀ ਬੇਅਦਬੀ ਕੀਤੀ ਸੀ।

ਪਾਕਿਸਤਾਨੀ ਸਰਕਾਰ ਅਜਿਹੇ ਹਮਲਿਆਂ ਨੂੰ ਰੋਕਣ ਦੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਇਸ ਨਾਲ ਘੱਟਗਿਣਤੀ ਭਾਈਚਾਰਿਆਂ ਲਈ ਆਪਣੇ ਅਕੀਦੇ ਦਾ ਪਾਲਣ ਕਰਨ ਦੇ ਮਾਮਲੇ 'ਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਅਸੀਂ ਪਾਕਿਸਤਾਨ ਸਰਕਾਰ ਨੂੰ ਆਪਣੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਅਤੇ ਖ਼ੈਰੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦੇ ਹਾਂ।"

ਨਵੀਂ ਦਿੱਲੀ

17 ਅਗਸਤ, 2021

DISCLAIMER: This is an approximate translation. The original is available in English on MEA's website and may be referred to as the official press release